

ਸੂਹੀ ਮਹਲਾ ੫ ॥
soohee mehalaa 5 |
Soohee, Fifth Mehl:

ਜਿਨਿ ਮੋਹੇ ਬ੍ਰਹਮੰਡ ਖੰਡ ਤਾਹੂ ਮਹਿ ਪਾਉ ॥
jin mohae brehamandd khandd thaahoo mehi paaou |
She has enticed the worlds and solar systems; I have fallen into her clutches.
ਹੇ ਪ੍ਰਭੂ! ਜਿਸ (ਮਾਇਆ) ਨੇ ਸਾਰੀ ਸ੍ਰਿਸ਼ਟੀ ਤੇ ਸਾਰੇ ਦੇਸ ਆਪਣੇ ਪਿਆਰ ਵਿਚ ਫਸਾਏ ਹੋਏ ਹਨ, ਉਸੇ (ਮਾਇਆ) ਦੇ ਵੱਸ ਵਿਚ ਮੈਂ ਭੀ
ਪਿਆ ਹੋਇਆ ਹਾਂ ।

ਰਾਖਿ ਲੇਹੁ ਇਹੁ ਬਿਖਈ ਜੀਉ ਦੇਹੁ ਅਪੁਨਾ ਨਾਉ ॥੧॥ ਰਹਾਉ ॥
raakh laehu eihu bikhee jeeo dhaehu apunaa naao |1| rehaao |
O Lord, please save this corrupt soul of mine; please bless me with Your Name. ||1||Pause||
ਹੇ ਪ੍ਰਭੂ! ਮੈਨੂੰ ਆਪਣਾ ਨਾਮ ਬਖਸ਼, ਤੇ ਮੈਨੂੰ ਇਸ ਵਿਕਾਰੀ ਜੀਵ ਨੂੰ (ਮਾਇਆ ਦੇ ਹੱਥੋਂ) ਬਚਾ ਲੈ ।੧। ਰਹਾਉ।

ਜਾ ਤੇ ਨਾਹੀ ਕੋ ਸੁਖੀ ਤਾ ਕੈ ਪਾਛੈ ਜਾਉ ॥
jaa thae naahee ko sukhee thaa kai paashai jaaou |
She has not brought anyone peace, but still, I chase after her.
ਹੇ ਪ੍ਰਭੂ! ਮੈਂ ਭੀ ਉਸ (ਮਾਇਆ) ਦੇ ਪਿੱਛੇ (ਮੁੜ ਮੁੜ) ਜਾਂਦਾ ਹਾਂ ਜਿਸ ਪਾਸੋਂ ਕੋਈ ਭੀ ਕਦੇ ਸੁਖੀ ਨਹੀਂ ਹੋਇਆ ।

ਛੋਡਿ ਜਾਹਿ ਜੋ ਸਗਲ ਕਉ ਫਿਰਿ ਫਿਰਿ ਲਪਟਾਉ ॥੧॥
shodd jaahi jo sagal ko fir fir lapattaaou |1|
She forsakes everyone, but still, I cling to her, again and again. ||1||
ਮੈਂ ਮੁੜ ਮੁੜ (ਉਹਨਾਂ ਪਦਾਰਥਾਂ ਨਾਲ) ਚੰਬੜਦਾ ਹਾਂ, ਜੋ (ਆਖਰ) ਸਭਨਾਂ ਨੂੰ ਛੱਡ ਜਾਂਦੇ ਹਨ ।੧।

ਕਰਹੁ ਕ੍ਰਿਪਾ ਕਰੁਣਾਪਤੇ ਤੇਰੇ ਹਰਿ ਗੁਣ ਗਾਉ ॥
karahu kirapaa karunaapathae thaerae har gun gaao |
Have Mercy on me, O Lord of Compassion; please let me sing Your Glorious Praises, O Lord.
ਹੇ ਤਰਸ ਦੇ ਮਾਲਕ! ਹੇ ਹਰੀ! (ਮੇਰੇ ਉਤੇ) ਮੇਹਰ ਕਰ, ਮੈਂ ਤੇਰੇ ਗੁਣ ਗਾਂਦਾ ਰਹਾਂ ।

ਨਾਨਕ ਕੀ ਪ੍ਰਭ ਬੇਨਤੀ ਸਾਧਸੰਗਿ ਸਮਾਉ ॥੨॥੩॥੪੩॥
naanak kee prabh baenathee saadhasang samaao |2|3|43|
This is Nanak's prayer, O Lord, that he may join and merge with the Saadh Sangat, the Company
of the Holy. ||2||3||43||
ਹੇ ਪ੍ਰਭੂ! (ਤੇਰੇ ਸੇਵਕ) ਨਾਨਕ ਦੀ (ਤੇਰੇ ਅੱਗੇ ਇਹੀ) ਬੇਨਤੀ ਹੈ ਕਿ ਮੈਂ ਸਾਧ ਸੰਗਤਿ ਵਿਚ ਟਿਕਿਆ ਰਹਾਂ ।੨।੩।੪੩।